

## GRIEVANCE REDRESSAL POLICY

ਆਧਾਰ ਹਾਊਸਿੰਗ ਫਾਈਨਾਂਸ ਲਿਮਿਟੇਡ

ਸ਼ਿਕਾਇਤ ਨਿਵਾਰਨ ਨੀਤੀ

(ਅਗਸਤ, 2022 ਤੋਂ ਸੰਸ਼ੋਧਨ ਪ੍ਰਾਵੀ)

(ਵਰਜਨ- IV)

## ਭਾਗ I

### ਗਾਹਕ ਸ਼ਿਕਾਇਤ ਨਿਵਾਰਨ ਨੀਤੀ

#### ਜਾਣ-ਪਛਾਣ

ਨੀਤੀ ਦਾ ਉਦੇਸ਼ ਹਾਊਸਿੰਗ ਫਾਈਨਾਂਸ ਕੰਪਨੀਆਂ ਲਈ ਭਾਰਤੀ ਰਿਜ਼ਰਵ ਬੈਂਕ ("RBI") ਦੇ ਮਾਸਟਰ ਸਰਕੂਲਰ ਦੇ ਅਨੁਸਾਰ ਕੰਪਨੀ ਲਈ ਗਾਹਕ ਸ਼ਿਕਾਇਤ ਨਿਵਾਰਣ ਪ੍ਰਕਿਰਿਆ ਨੂੰ ਪਰਿਭਾਸ਼ਿਤ ਕਰਨਾ ਹੈ।

ਨੀਤੀ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ:

- ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੁਸ਼ਲਤਾ ਅਤੇ ਨਿਰਪੱਖਤਾ ਨਾਲ ਕੀਤਾ ਜਾਂਦਾ ਹੈ।
- ਗਾਹਕ ਦੁਆਰਾ ਉਠਾਈਆਂ ਗਈਆਂ ਸ਼ਿਕਾਇਤਾਂ ਨੂੰ ਸ਼ਿਸ਼ਟਾਚਾਰ ਅਤੇ ਸਮੇਂ ਤੋਂ ਨਿਪਟਾਇਆ ਜਾਂਦਾ ਹੈ।
- ਗਾਹਕ ਸੰਗਠਨ ਦੇ ਅੰਦਰ ਆਪਣੀਆਂ ਸ਼ਿਕਾਇਤਾਂ ਕਰਣ ਦੇ ਤਰੀਕਿਆਂ ਬਾਰੇ ਪੂਰੀ ਤਰ੍ਹਾਂ ਜਾਣੂ ਹਨ।
- ਗਾਹਕ ਨੂੰ ਵਿਕਲਪਕ ਉਪਚਾਰਾਂ ਲਈ ਆਪਣੇ ਅਧਿਕਾਰਾਂ ਬਾਰੇ ਪਤਾ ਹੋਣਾ ਚਾਹੀਦਾ ਹੈ, ਜੇਕਰ ਉਹ ਜਵਾਬ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਨਹੀਂ ਹਨ।
- ਉਚਿਤ ਸੇਵਾ, ਡਿਲੀਵਰੀ ਅਤੇ ਸਮੀਖਿਆ ਵਿਧੀ ਦੁਆਰਾ ਗਾਹਕਾਂ ਦੀਆਂ ਸ਼ਿਕਾਇਤਾਂ ਅਤੇ ਸ਼ਿਕਾਇਤਾਂ ਦੇ ਮਾਮਲਿਆਂ ਨੂੰ ਘੱਟ ਕਰਨਾ ਅਤੇ
- ਗਾਹਕਾਂ ਦੀਆਂ ਸ਼ਿਕਾਇਤਾਂ ਅਤੇ ਉਹਨਾਂ ਦਾ ਤੁਰੰਤ ਨਿਪਟਾਰਾ।

#### ਸ਼ਿਕਾਇਤ ਨਿਵਾਰਨ ਕਮੇਟੀ

AHFL ਨੇ ਹੇਠ ਲਿਖੇ ਮੈਂਬਰਾਂ ਵਾਲੀ ਇੱਕ ਗਾਹਕ ਸ਼ਿਕਾਇਤ ਨਿਵਾਰਣ ਕਮੇਟੀ ਬਣਾਉਣ ਦਾ ਪ੍ਰਸਤਾਵ ਕੀਤਾ ਹੈ:

- a. ਮੁੱਖ ਸੰਚਾਲਨ ਅਧਿਕਾਰੀ (ਸੀ.ਓ.ਓ.ਓ.)
- b. ਸੰਗ੍ਰਹਿ ਦੇ ਮੁਖੀ
- c. ਸੰਚਾਲਨ ਦੇ ਮੁਖੀ
- d. ਜੋਖਮ ਦਾ ਮੁਖੀ

ਕੋਰਮ ਵਿੱਚ 3 ਮੈਂਬਰ ਹੋਣਗਾ, ਕਮੇਟੀ ਕਿਸੇ ਵੀ ਹੋਰ ਕਾਰਜਕਾਰੀ ਮੁਖੀ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਸੱਦਾ ਦੇ ਸਕਦੀ ਹੈ ਅਤੇ ਜਦੋਂ ਵੀ ਲੋੜ ਹੋਵੇ ਤਾਂ ਮੀਟਿੰਗ ਕੀਤੀ ਜਾ ਸਕਦੀ ਹੈ।

ਕਮੇਟੀ ਦੇ ਹੇਠ ਲਿਖੇ ਕੰਮ ਹਨ:

- ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਸਥਿਤੀ ਅਤੇ ਵੱਖ-ਵੱਖ ਸ਼ਿਕਾਇਤਾਂ ਤੇ ਕੀਤੀ ਗਈ ਕਾਰਵਾਈ ਦੀ ਨਿਯਮਤ ਤੌਰ ਤੋਂ ਸਮੀਖਿਆ ਕਰੋ।
- ਤਿਮਾਹੀ ਆਧਾਰ ਤੇ ਪ੍ਰਾਪਤ ਗਾਹਕਾਂ ਦੀਆਂ ਸ਼ਿਕਾਇਤਾਂ ਦੀ ਕਿਸਮ ਦਾ ਮੁਲਾਂਕਣ ਕਰੋ ਅਤੇ ਪ੍ਰਕਿਰਿਆ ਨੂੰ ਸਰਲੀਕਰਨ/ਸੁਚਾਰੂ ਬਣਾਉਣ ਆਦਿ ਨਾਲ ਅਜਿਹੀਆਂ ਸ਼ਿਕਾਇਤਾਂ ਨੂੰ ਘਟਾਉਣ ਲਈ ਕੰਮ ਕਰੋ।
- ਸਾਰੇ ਰੈਗਿਸਟਰੀ ਪਾਲਣਾ ਦੀ ਸਮੀਖਿਆ ਅਤੇ ਉਹਨਾਂ ਨੂੰ ਲਾਗੂ ਕੀਤੇ ਗਿਆ ਹੈ,
- ਸ਼ਿਕਾਇਤਾਂ ਨੂੰ ਬੰਦ ਕਰਨ ਲਈ TAT/ਸਮਾਂ-ਸੀਮਾਂ ਦੀ ਸਮੀਖਿਆ ਕਰੋ ਅਤੇ ਇਸਨੂੰ ਅੱਗੇ ਹੋਰ ਕਿਵੇਂ ਸੁਧਾਰਿਆ ਜਾ ਸਕਦਾ ਹੈ।
- ਅਣਸੁਲੋਝੀਆਂ ਸ਼ਿਕਾਇਤਾਂ ਦੀ ਸਮੀਖਿਆ ਕਰੋ ਅਤੇ ਜਿੱਥੇ ਲੋੜ ਹੈ ਉੱਥੇ ਦਖਲ ਦਿਓ।

#### ਸ਼ਿਕਾਇਤ ਨਿਵਾਰਣ ਵਿਧੀ

ਆਧਾਰ ਹਾਊਸਿੰਗ ਫਾਈਨਾਂਸ ਲਿਮਿਟੇਡ (AHFL) ਰੈਗੂਲੇਟਰੀ ਨਿਯਮਾਂ, ਬੋਰਡ/ਟੈਪ ਮੈਨੇਜਮੈਂਟ ਦੁਆਰਾ ਪ੍ਰਵਾਨਿਤ ਨੀਤੀਆਂ ਅਤੇ ਪ੍ਰਕਿਰਿਆਵਾਂ ਦੇ ਢਾਂਚੇ ਦੇ ਅੰਦਰ ਗੁਣਵੱਤਾ ਵਾਲੀਆਂ ਸੇਵਾਵਾਂ ਪ੍ਰਦਾਨ ਕਰਨ ਅਤੇ ਗਾਹਕ ਨੂੰ ਸੰਤੁਸ਼ਟ ਕਰਨ ਦੀ ਕੋਸ਼ਿਸ਼ ਕਰਦਾ ਹੈ।

AHFL ਸਿਕਾਇਤ ਨਿਵਾਰਣ ਨੂੰ ਵਿਕੋਂਦਰੀਕਿਤ ਤਰੀਕੇ ਨਾਲ ਚਲਾਉਂਦਾ ਹੈ, ਗਾਹਕ ਦੇਸ਼ ਭਰ ਵਿੱਚ ਬ੍ਰਾਂਚ ਨੈਟਵਰਕ ਤੱਕ ਪਹੁੰਚ ਸਕਦਾ ਹੈ, ਉਹ ਕਸਟਮਰ ਕੇਅਰ ਆਈਡੀ ਅਤੇ ਕਸਟਮਰ ਕੇਅਰ ਨੰਬਰ ਤੇ ਲਿਖ ਅਤੇ ਕਾਲ ਕਰ ਸਕਦਾ ਹੈ। ਇਸ ਤਰ੍ਹਾਂ ਗਾਹਕ ਸੰਸਥਾ ਦੇ ਕਰਮਚਾਰੀਆਂ ਤੱਕ ਆਸਾਨੀ ਨਾਲ ਪਹੁੰਚ ਸਕਦਾ ਹੈ।

### ਸਿਕਾਇਤ ਨਿਵਾਰਣ ਪ੍ਰਕਿਰਿਆ ਦਾ ਪ੍ਰਕਾਸ਼ਨ

ਕੰਪਨੀ ਆਪਣੇ ਗਾਹਕਾਂ ਨੂੰ ਸੂਚਿਤ ਕਰੇਗੀ ਕਿ ਸਿਕਾਇਤਾਂ ਦਾ ਉਚਿੱਤ ਅਤੇ ਜਲਦੀ ਨਿਪਟਾਰਾ ਕਰਨ ਲਈ ਕੰਪਨੀ ਦੇ ਪ੍ਰਕਿਰਿਆ ਦੇ ਵੇਰਵੇ ਕਿੱਥੋਂ ਲੱਭਦੇ ਹਨ। ਪੀੜਿੱਤ ਕਰਜ਼ਦਾਰ ਰਾਹੀਂ ਸਿਕਾਇਤਾਂ ਦਰਜ ਕਰਵਾਉਣ ਲਈ ਕੰਪਨੀ ਆਪਣੇ ਸਾਰੇ ਦਫ਼ਤਰਾਂ/ਸ਼ਾਖਾਵਾਂ ਵਿੱਚ ਅਤੇ ਆਪਣੀ ਵੈੱਬਸਾਈਟ 'ਤੇ ਸਿਕਾਇਤ ਨਿਵਾਰਣ ਪ੍ਰਕਿਰਿਆ (ਈ-ਮੇਲ ਆਈਡੀ ਅਤੇ ਹੋਰ ਸੰਪਰਕ ਵੇਰਵੇ ਜਿਸ 'ਤੇ ਸਿਕਾਇਤਾਂ ਦਰਜ ਕਰਵਾਈਆਂ ਜਾ ਸਕਦੀਆਂ ਹਨ, ਮੁੱਦੇ ਨੂੰ ਹੱਲ ਕਰਨ ਲਈ ਲੱਗਣ ਵਾਲਾ ਸਮਾਂ, ਵਾਧੇ ਲਈ ਮੀਟ੍ਟਿੰਗ, ਆਦਿ) ਨੂੰ ਸਪਸ਼ਟ ਤੌਰ 'ਤੇ ਪ੍ਰਦਰਸ਼ਿਤ ਕਰੇਗੀ।

### ਸਿਕਾਇਤ ਨਿਵਾਰਣ ਪ੍ਰਕਿਰਿਆ

#### Step I

- ਆਪਣੀਆਂ ਸਿਕਾਇਤਾਂ ਦਾ ਨਿਪਟਾਰਾ ਕਰਨ ਲਈ, ਗਾਹਕ ਆਪਣੀ ਸਿਕਾਇਤ ਸ਼ਾਖਾ ਦੇ ਮੁੱਖ ਪ੍ਰਬੰਧਕ ਕੋਲ ਲਿਖਤੀ ਰੂਪ ਵਿੱਚ ਦਰਜ ਕਰਵਾ ਸਕਦੇ ਹਨ।
- ਸ਼ਾਖਾ ਦੁਆਰਾ ਰੱਖੇ ਗਏ ਸਿਕਾਇਤ ਰਜਿਸਟਰ ਵਿੱਚ ਸਿਕਾਇਤ ਦੀ ਐਂਟਰੀ ਕਰਕੇ ਵੀ ਸਿਕਾਇਤ ਦਰਜ ਕਰਵਾਈ ਜਾ ਸਕਦੀ ਹੈ।
- ਗਾਹਕ ਆਪਣੀ ਸਿਕਾਇਤ [customercare@aadharhousing.com](mailto:customercare@aadharhousing.com) ਤੇ ਦਰਜ ਕਰਵਾ ਸਕਦੇ ਹਨ ਜਾਂ ਸਾਡੇ ਗਾਹਕ ਦੇਖਭਾਲ ਨੰਬਰ 1800 3004 2020 ਤੇ ਕਾਲ ਕਰ ਸਕਦੇ ਹਨ।

ਗਾਹਕ ਨੂੰ 7 ਦਿਨਾਂ ਦੀ ਮਿਆਦ ਦੇ ਅੰਦਰ ਜਵਾਬ ਦਿੱਤਾ ਜਾਵੇਗਾ।

ਗਾਹਕ ਦੀ ਸਿਕਾਇਤ ਦੇ ਜਵਾਬ/ਰਸੀਦ ਵਿੱਚ ਉਸ ਅਧਿਕਾਰੀ ਦਾ ਨਾਮ ਅਤੇ ਅਹੁਦਾ ਹੋਣਾ ਚਾਹੀਦਾ ਹੈ ਜੋ ਸਿਕਾਇਤ ਨਾਲ ਨਜ਼ਿੱਠੇਗਾ। ਜੇਕਰ ਸਿਕਾਇਤ ਕੰਪਨੀ ਦੁਆਰਾ ਬਣਾਏ ਟੈਲੀਫੋਨ ਹੈਲਪਡੈਸਕ ਜਾਂ ਗਾਹਕ ਸੇਵਾ ਨੰਬਰ ਤੇ ਫੋਨ ਤੇ ਕੀਤੀ ਜਾਂਦੀ ਹੈ, ਤਾਂ ਗਾਹਕ ਨੂੰ ਸਿਕਾਇਤ ਸੰਦਰਭ ਨੰਬਰ ਦਿੱਤਾ ਜਾਵੇਗਾ ਅਤੇ ਇੱਕ ਉਚਿਤ ਮਿਆਦ ਦੇ ਅੰਦਰ ਪ੍ਰਗਤੀ ਬਾਰੇ ਸੂਚਿਤ ਕੀਤਾ ਜਾਵੇਗਾ।

#### Step II

ਜੇਕਰ ਗਾਹਕ ਨੂੰ ਉਪਰੋਕਤ ਸਮੇਂ ਦੇ ਅੰਦਰ ਕੋਈ ਜਵਾਬ ਨਹੀਂ ਮਿਲਦਾ ਜਾਂ ਬ੍ਰਾਂਚ ਦੁਆਰਾ ਦਿੱਤੇ ਗਏ ਜਵਾਬ ਤੋਂ ਸੰਤੁਸ਼ਟ ਨਹੀਂ ਹਨ, ਤਾਂ ਗਾਹਕ 7 ਦਿਨਾਂ ਬਾਅਦ ਮੁੰਬਈ ਦੇ ਕਾਰਪੋਰੇਟ ਦਫ਼ਤਰ ਨੂੰ AHFL ਦੇ ਕਸਟਮਰ ਕੇਅਰ ਅਫਸਰ/ਸਿਕਾਇਤ ਨਿਵਾਰਣ ਅਫਸਰ ਨੂੰ ਸੰਬੋਧਿਤ ਪੱਤਰ ਦੇ ਜ਼ਰੀਏ ਜਾਂ ਈਮੇਲ ਰਾਹੀਂ ਸਿਕਾਇਤ ਭੇਜੇ ਜਾਣ ਲਈ:

ਕਸਟਮਰ ਕੇਅਰ ਅਫਸਰ/ਸਿਕਾਇਤ ਨਿਵਾਰਣ ਅਫਸਰ

ਆਧਾਰ ਹਾਊਸਿੰਗ ਫਾਈਨਾਂਸ ਲਿਮਿਟੇਡ

802, 8ਵੀਂ ਮੰਜ਼ਿਲ ਨਟਰਾਜ ਬਾਈ ਰੂਸਤਮਜੀ,

ਵੈਸਟਰਨ ਐਕਸਪ੍ਰੈਸ ਹਾਈਵੇ ਐਂਡ ਸਰ ਐਮ.ਵੀ. ਰੋਡ ਜੰਕਸ਼ਨ,

ਅੰਧੇਰੀ(ਈਸਟ), ਮੁੰਬਈ 400 069

ਮਹਾਰਾਸ਼ਟਰ

ਈਮੇਲ ਆਈਡੀ: grievancedressal.officer@aadharhousing.com

ਗਾਹਕ ਨੂੰ 30 ਦਿਨਾਂ ਦੀ ਮਿਆਦ ਦੇ ਅੰਦਰ ਜਵਾਬ ਵਿੱਚ ਸ਼ਿਕਾਇਤ ਦੇ ਨਾਲ ਹੱਲ ਵਿੱਚ ਜਾਵੇਗਾ। ਪ੍ਰਾਪਤ ਹੋਈ ਸ਼ਿਕਾਇਤ ਜਾਂਚ ਕਰਨ ਤੋਂ ਬਾਅਦ, ਅਸੀਂ ਗਾਹਕ ਨੂੰ ਇੱਕ ਅੰਤਮ ਜਵਾਬ ਭੇਜਾਂਗੇ ਜਾਂ ਦੱਸਾਂਗੇ ਕਿ ਸਾਨੂੰ ਜਵਾਬ ਦੇਣ ਲਈ ਹੋਰ ਸਮਾਂ ਕਿਉਂ ਲੱਗਿਆ ਅਤੇ ਵਿਸਤ੍ਰਿਤ ਜਵਾਬ ਭੇਜਣ ਜਾਂ ਕੰਪਨੀ ਦੇ ਕਾਰਪੋਰੇਟ ਦਫ਼ਤਰ ਵਿਖੇ ਸ਼ਿਕਾਇਤ ਦੀ ਪ੍ਰਾਪਤੀ ਦੀ ਮਿਤੀ ਤੋਂ 30 ਦਿਨਾਂ ਦੀ ਮਿਆਦ ਦੇ ਅੰਦਰ ਸੂਚਨਾ ਦੀ ਕੋਸ਼ਿਸ਼ ਕਰਾਂਗੇ।

### Step III

ਜੇਕਰ ਗਾਹਕ ਅਜੇ ਵੀ ਸਾਡੀ ਸ਼ਿਕਾਇਤ ਨਿਵਾਰਣ ਟੀਮ ਦੁਆਰਾ ਪ੍ਰਦਾਨ ਕੀਤੇ ਗਏ ਸੰਕਲਪ ਤੇ ਯਕੀਨ ਨਹੀਂ ਕਰਦਾ ਹੈ, ਤਾਂ 30 ਦਿਨਾਂ ਬਾਅਦ ਗਾਹਕ ਹੇਠਾਂ ਦਿੱਤੇ ਪਤੇ ਤੇ ਹਾਊਸਿੰਗ ਫਾਈਨਾਂਸ ਕੰਪਨੀਆਂ ਦੀ ਰੈਗੂਲੇਟਰੀ ਅਥਾਰਟੀ - ਨੈਸ਼ਨਲ ਹਾਊਸਿੰਗ ਬੈਂਕ ਨਾਲ ਸੰਪਰਕ ਕਰ ਸਕਦਾ ਹੈ:

ਨੈਸ਼ਨਲ ਹਾਊਸਿੰਗ ਬੈਂਕ

ਨਿਗਰਾਨੀ ਵਿਭਾਗ

(ਸ਼ਿਕਾਇਤ ਨਿਵਾਰਨ ਸੈਲ)

ਚੌਥੀ ਮੰਜ਼ਿਲ, ਕੋਰ 5-ਏ, ਇੰਡੀਆ ਹੈਂਬਿਊਟੋਨ ਸੈਟਰ

ਲੋਧੀ ਰੋਡ, ਨਵੀਂ ਦਿੱਲੀ - 110003

[www.nhb.org.in](http://www.nhb.org.in)

ਲਿੰਕ: <https://grids.nhbonline.org.in/>

ਐਂਡਲਾਈਨ ਸ਼ਿਕਾਇਤ ਕਰਨ ਦਾ ਫਾਰਮੈਟ ਲਿੰਕ <http://www.nhb.org.in/Grievance-Redressal-System/Lodging-Complaint-Against-HFCs-NHB%20Physical-Mode.pdf> ਤੇ ਉਪਲਬਧ ਹੈ।

ਉਪਰੋਕਤ ਵੇਰਵੇ ਇਸ ਦੇ ਸਾਰੇ ਦਫ਼ਤਰਾਂ/ਸ਼ਾਖਾਵਾਂ ਅਤੇ ਕੰਪਨੀ ਦੀ ਵੈੱਬਸਾਈਟ ਤੇ ਸਪੱਸ਼ਟ ਤੌਰ 'ਤੇ ਪ੍ਰਦਰਸ਼ਿਤ ਕੀਤੇ ਜਾਣਗੇ।

### ਬੀਮਾ ਗਾਹਕਾਂ ਦੀ ਸ਼ਿਕਾਇਤ ਨਿਵਾਰਨ

ਕੰਪਨੀ ਕੋਲ ਬੀਮਾ ਕਾਰੋਬਾਰ ਦੀ ਬੇਨਤੀ ਲਈ IRDAI ਨਾਲ ਕਾਰਪੋਰੇਟ ਐਜੰਟ (ਕੰਪੋਜ਼ਿਟ) ਦੀ ਰਜਿਸਟ੍ਰੇਸ਼ਨ ਹੈ। ਇਹ ਬੀਮੇ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਦੇ ਸਬੰਧ ਵਿੱਚ, IRDAI ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਏਗਾ।

ਕੰਪਨੀ ਦੁਆਰਾ ਵੇਚੇ ਗਏ ਬੀਮਾ ਉਤਪਾਦਾਂ ਨਾਲ ਸਬੰਧਤ ਸ਼ਿਕਾਇਤਾਂ ਨੂੰ ਸਵੀਕਾਰ ਕੀਤਾ ਜਾਵੇਗਾ ਅਤੇ AHFL ਸਬੰਧਤ ਬੀਮਾ ਕੰਪਨੀ (ies) ਦੁਆਰਾ ਅਜਿਹੀ ਸ਼ਿਕਾਇਤ ਦੀ ਪ੍ਰਾਪਤੀ ਦੇ 14 ਦਿਨਾਂ ਦੇ ਅੰਦਰ ਨਿਪਟਾਰੇ ਦੀ ਸਹੂਲਤ ਵਿੱਚ ਦੇਵੇਗੀ।

ਬੀਮਾ ਗਾਹਕ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਰਜਿਸਟ੍ਰੇਸ਼ਨ ਅਤੇ ਆਪਣੀਆਂ ਸ਼ਿਕਾਇਤਾਂ ਦੇ ਹੱਲ ਲਈ ਹੇਠਾਂ ਦਿੱਤੇ ਕਦਮਾਂ ਦੀ ਪਾਲਣਾ ਕਰਨ।

### Step I

- ਆਪਣੀਆਂ ਬੀਮਾ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ, ਗਾਹਕ ਸ਼ਾਖਾ ਦੇ ਮੁੱਖ ਪ੍ਰਬੰਧਕ ਕੋਲ ਆਪਣੀ ਸ਼ਿਕਾਇਤ ਲਿਖਤੀ ਰੂਪ ਵਿੱਚ ਦਰਜ ਕਰਵਾ ਸਕਦੇ ਹਨ।
- ਗਾਹਕ [customercare@aadharhousing.com](mailto:customercare@aadharhousing.com) ਤੇ ਜਾਂ ਸਾਡੇ ਗਾਹਕ ਦੇਖਭਾਲ ਨੰਬਰ **1800 3004 2020** ਤੇ ਕਾਲ ਕਰ ਕੇ ਆਪਣੇ ਬੀਮਾ ਪਾਲਿਸੀ ਨੰਬਰ ਦਾ ਦੱਸ ਕੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।

ਗਾਹਕ ਨੂੰ 7 ਦਿਨਾਂ ਦੀ ਮਿਆਦ ਦੇ ਅੰਦਰ ਜਵਾਬ ਦਿੱਤਾ ਜਾਵੇਗਾ।

### Step II

ਜੇਕਰ ਗਾਹਕ ਨੂੰ ਉਪਰੋਕਤ ਸਮੇਂ ਦੇ ਅੰਦਰ ਕੋਈ ਜਵਾਬ ਨਹੀਂ ਮਿਲਦਾ ਜਾਂ ਬ੍ਰਾਚ ਦੁਆਰਾ ਦਿੱਤੇ ਗਏ ਜਵਾਬ ਤੋਂ ਸੰਤੁਸ਼ਟ ਨਹੀਂ ਹਨ, ਤਾਂ ਗਾਹਕ 7 ਦਿਨਾਂ ਬਾਅਦ ਮੁੰਬਈ ਦੇ ਕਾਰਪੋਰੇਟ ਦਫਤਰ ਨੂੰ AHFL ਦੇ ਕਸਟਮਰ ਕੇਅਰ ਅਫਸਰ/ਸ਼ਿਕਾਇਤ ਨਿਵਾਰਨ ਅਫਸਰ ਨੂੰ ਸੰਬੋਧਿਤ ਪੱਤਰ ਦੇ ਜ਼ਰੀਏ ਜਾਂ ਈਮੇਲ ਰਾਹੀਂ ਸ਼ਿਕਾਇਤ ਭੇਜੇ ਜਾਣ ਲਈ:

ਕਸਟਮਰ ਕੇਅਰ ਅਫਸਰ/ਸ਼ਿਕਾਇਤ ਨਿਵਾਰਣ ਅਫਸਰ

ਆਧਾਰ ਹਾਊਸਿੰਗ ਫਾਈਨਾਂਸ ਲਿਮਿਟੇਡ

802, 8ਵੀਂ ਮੰਜ਼ਿਲ ਨਟਰਾਜ ਬਾਏ ਰੁਸਤਮਜੀ,

ਵੈਸਟਰਨ ਐਕਸਪ੍ਰੈਸ ਹਾਈਵੇ ਐਂਡ ਸਰ ਐਮ.ਵੀ. ਰੋਡ ਚੰਕਸ਼ਨ,

ਅੰਧੇਰੀ(ਈਸਟ), ਮੁੰਬਈ 400 069

ਮਹਾਰਾਸ਼ਟਰ

ਈਮੇਲ ਆਈਡੀ: [grievancedressal.officer@aadharhousing.com](mailto:grievancedressal.officer@aadharhousing.com)

ਸ਼ਿਕਾਇਤ ਦੇ ਹੱਲ ਦੇ ਨਾਲ ਗਾਹਕ ਨੂੰ 14 ਦਿਨਾਂ ਦੀ ਮਿਆਦ ਦੇ ਅੰਦਰ ਜਵਾਬ ਦਿੱਤਾ ਜਾਵੇਗਾ।

### Step III

ਜੇਕਰ ਸ਼ਿਕਾਇਤ ਦਾ ਹੱਲ ਨਹੀਂ ਹੁੰਦਾ ਹੈ ਜਾਂ ਗਾਹਕ ਬੀਮਾਕਰਤਾ/ਏਐਚਐਫਐਲ ਦੁਆਰਾ ਪ੍ਰਦਾਨ ਕੀਤੇ ਗਏ ਜਵਾਬ ਤੋਂ ਸੰਤੁਸ਼ਟ ਨਹੀਂ ਹੈ, ਫਿਰ ਕਿਸੇ ਵੀ ਸਮੇਂ ਉਹ ਕਰ ਸਕਦਾ ਹੈ

- IGMS ਦੁਆਰਾ ਲੌਗਇਨ ਕਰਕੇ ਐਨਲਾਈਨ ਸ਼ਿਕਾਇਤ ਕਰਨਾ - <https://igms.irda.gov.in/>
- ਜਾਂ ਟੋਲ ਵੀ ਨੰਬਰ 155255 ਜਾਂ 1800 4254 732 ਤੇ ਕਾਲ ਕਰੋ
- ਜਾਂ ਇਸ ਤੇ ਈਮੇਲ ਕਰੋ - [shikayati@irdai.gov.in](mailto:shikayati@irdai.gov.in)
- ਜਾਂ ਇੰਸੋਰੇਸ਼ ਰੈਗੂਲੇਟਰੀ ਐਂਡ ਡਿਵੈਲਪਮੈਂਟ ਅਥਾਰਟੀ ਆਫ਼ ਇੰਡੀਆ (IRDAI), ਸੇ ਨੰ. 115/1, 4ਵੀਂ ਮੰਜ਼ਿਲ, ਫਾਈਨੈਸ਼ਨਲ ਜ਼ਿਲ੍ਹਾ, ਨਾਨਾਕਰਾਮਗੁੜਾ, ਗਾਚੀਬੋਵਲੀ, ਹੈਦਰਾਬਾਦ 500032 ਨੂੰ ਲਿਖੋ
- ਦੁਰਲੱਭ ਮਾਸਲਿਆਂ ਵਿੱਚ, ਜੇਕਰ ਗਾਹਕ ਉਪਰੋਕਤ ਦੁਆਰਾ ਪ੍ਰਦਾਨ ਕੀਤੇ ਗਏ ਜਵਾਬ ਤੋਂ ਖੁਸ਼ ਨਹੀਂ ਹੈ, ਤਾਂ ਉਸਨੂੰ ਬੀਮਾ ਲੋਕਪਾਲ ਕੋਲ ਮਾਰਗਦਰਸ਼ਨ ਕੀਤਾ ਜਾ ਸਕਦਾ ਹੈ।

**ਭਾਗ ॥****ਨਿਵੇਸ਼ਕਾਂ ਦੀ ਸ਼ਿਕਾਇਤ ਨਿਵਾਰਣ ਵਿਧੀ****ਨਿਵੇਸ਼ਕਾਂ ਨਾਲ ਸਬੰਧਤ ਸਵਾਲਾਂ ਅਤੇ ਸ਼ਿਕਾਇਤਾਂ ਦਾ ਨਿਪਟਾਰਾ, ਅਰਥਾਤ ਫਿਕਸਡ ਡਿਪਾਜ਼ਿਟ (FD) ਧਾਰਕਾਂ ਦੇ ਡਿਬੈਂਚਰ (NCD) ਧਾਰਕਾਂ:**

ਕੰਪਨੀ, AHFL ਆਪਣੇ ਡਿਬੈਂਚਰ ਧਾਰਕ ਜਾਂ ਫਿਕਸਡ ਡਿਪਾਜ਼ਿਟ ਧਾਰਕਾਂ ਦੁਆਰਾ ਉਠਾਏ ਗਏ ਕਿਸੇ ਵੀ ਸਵਾਲ ਜਾਂ ਸ਼ਿਕਾਇਤ ਦੇ ਤੁਰੰਤ ਜਵਾਬ ਅਤੇ ਹੱਲ ਲਈ ਵਚਨਬੱਧ ਹੈ। ਇਸ ਤੋਂ ਇਲਾਵਾ, ਅਜਿਹੇ ਸਵਾਲਾਂ ਜਾਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਿਧੀ ਨੂੰ ਮਜ਼ਬੂਤ ਕਰਨ ਲਈ, ਸਾਡੇ ਕੋਲ ਕੰਪਨੀ ਐਕਟ, 2013 ਅਤੇ ਸੇਬੀ (LODR) ਅਤੇ ਹੋਰ ਲਾਗੂ ਵਿਧਾਨ ਦੇ 178(5) ਦੇ ਉਪਬੰਧਾਂ ਅਨੁਸਾਰ ਸਟੇਕਹੋਲਡਰ ਅਤੇ ਰਿਲੇਸ਼ਨਸਿਪ ਨਾਮ ਦੀ ਇੱਕ ਵੱਖਰੀ ਕਮੇਟੀ ਹੈ। ਕਮੇਟੀ ਦਾ ਦਾਇਰਾ/ਰੋਲ ਹੇਠ ਲਿਖੇ ਅਨੁਸਾਰ ਹੈ:

- ਨਿਵੇਸ਼ਕਾਂ ਤੋਂ ਪ੍ਰਾਪਤ ਸ਼ਿਕਾਇਤਾਂ ਦੀ ਸਥਿਤੀ ਅਤੇ ਵੱਖ-ਵੱਖ ਸ਼ਿਕਾਇਤਾਂ ਤੇ ਕੀਤੀ ਗਈ ਕਾਰਵਾਈ ਦੀ ਨਿਯਮਤ ਤੌਰ ਤੇ ਸਮੀਖਿਆ ਕਰੋ
  - ਤਿਮਾਹੀ ਆਧਾਰ ਤੇ ਪ੍ਰਾਪਤ ਨਿਵੇਸ਼ਕਾਂ ਦੀਆਂ ਸ਼ਿਕਾਇਤਾਂ ਦੀ ਕਿਸਮ ਦੀ ਪੜਤਾਲ ਕਰੋ ਅਤੇ ਪ੍ਰਕਿਰਿਆ ਨੂੰ ਸਰਲੀਕਰਨ/ਸੁਚਾਰੂ ਬਣਾਉਣ ਲਈ ਅਜਿਹੀਆਂ ਸ਼ਿਕਾਇਤਾਂ ਨੂੰ ਘਟਾਉਣ ਤੇ ਕੰਮ ਕਰੋ।
  - ਯਕੀਨੀ ਬਣਾਓ ਕਿ ਇਸ ਸੰਬੰਧੀ ਸਾਰੀਆਂ ਰੈਗੂਲੇਟਰੀ ਸ਼ਿਕਾਇਤਾਂ ਦੀ ਪਾਲਣਾ ਅਤੇ ਉਨ੍ਹਾਂ ਨੂੰ ਲਾਗੂ ਕੀਤਾ ਜਾਂਦਾ ਹੈ
  - ਇਹ ਯਕੀਨੀ ਬਣਾਓ ਕਿ ਸ਼ਿਕਾਇਤਾਂ ਨੂੰ ਬੰਦ ਕਰਨ ਲਈ TAT/ਸਮੇਂ ਦੀ ਪਾਲਣਾ ਕੀਤੀ ਜਾਂਦੀ ਹੈ
  - ਅਣਸੁਲੜੀਆਂ ਸ਼ਿਕਾਇਤਾਂ ਦੀ ਸਮੀਖਿਆ ਕਰੋ ਅਤੇ ਅਜਿਹੇ ਮਾਮਲਿਆਂ ਤੇ ਉਨ੍ਹਾਂ ਦੀ ਸਲਾਹ/ਸੁਧਾਰ ਕਾਰਵਾਈ ਦੀ ਪੇਸ਼ਕਸ਼ ਕਰੋ।
- ਸਟੇਕਹੋਲਡਰਜ਼ ਅਤੇ ਰਿਲੇਸ਼ਨਸਿਪ ਕਮੇਟੀ ਦੇ ਮੈਂਬਰ ਜਿਨ੍ਹਾਂ ਵਿੱਚ ਘੱਟੋ-ਘੱਟ 3 ਡਾਇਰੈਕਟਰ ਹੋਣਗੇ, ਘੱਟੋ-ਘੱਟ ਇੱਕ ਸੁਤੰਤਰ ਨਿਰਦੇਸ਼ਕ ਹੋਵੇਗਾ।

ਕੋਰਮ ਵਿੱਚ 2 ਡਾਇਰੈਕਟਰ ਹੋਣਗੇ ਜਿਨ੍ਹਾਂ ਵਿੱਚੋਂ 1 ਸੁਤੰਤਰ ਨਿਰਦੇਸ਼ਕ ਹੋਵੇਗਾ ਅਤੇ ਜਦੋਂ ਲੋੜ ਹੋਵੇ ਤਾਂ ਮੀਟਿੰਗ ਕੀਤੀ ਜਾਵੇਗੀ।

ਸਾਡੇ ਡਿਬੈਂਚਰ ਲਈ ਰਜਿਸਟਰਾਰ ਅਤੇ ਟ੍ਰਾਂਸਫਰ ਏਜੰਟ ਵੀ ਹਨ, ਸਹੀ ਰਿਕਾਰਡ ਅਤੇ ਡੇਟਾ ਨੂੰ ਯਕੀਨੀ ਬਣਾਉਣ ਲਈ, ਡਿਬੈਂਚਰ ਧਾਰਕਾਂ ਨੂੰ ਵਿਆਜ/ਮੁੜ-ਭੁਗਤਾਨ ਦਾ ਸਮੇਂ ਸਿਰ ਭੁਗਤਾਨ ਅਤੇ TAT ਦੇ ਅੰਦਰ ਉਹਨਾਂ ਦੇ ਸਵਾਲਾਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ, ਜਿਵੇਂ ਕਿ ਅਨੁਬੰਧ A ਅਤੇ B ਵਿੱਚ ਦਿੱਤਾ ਗਿਆ ਹੈ।

ਕੰਪਨੀ ਆਪਣੀ ਮੀਟਿੰਗ ਵਿੱਚ ਬੋਰਡ ਆਫ ਡਾਇਰੈਕਟਰਜ਼ ਦੇ ਸਾਹਮਣੇ, ਤਿਮਾਹੀ ਦੌਰਾਨ ਪ੍ਰਾਪਤ ਹੋਈਆਂ ਅਤੇ ਹੱਲ ਕੀਤੀਆਂ ਸਾਰੀਆਂ ਸ਼ਿਕਾਇਤਾਂ ਦੇ ਵੇਰਵੇ ਜਮ੍ਹਾਂ ਕਰਾਉਂਦੀ ਹੈ। ਕੰਪਨੀ ਸੇਬੀ (ਸੂਚੀ ਦੇਣ ਦੀ ਜ਼ਿੰਮੇਵਾਰੀ ਅਤੇ ਖੁਲਾਸੇ ਦੀਆਂ ਲੋੜਾਂ) ਰੈਗੂਲੇਸ਼ਨਜ਼, 2015 ਦੇ ਲਾਗੂ ਉਪਬੰਧਾਂ ਦੇ ਅਨੁਸਾਰ, ਸਟਾਕ ਐਕਸਚੇਂਜ, ਭਾਵ BSE ਲਿਮਿਟੇਡ ਅਤੇ ਸਕੋਰਸ (SEBI) ਨੂੰ ਪ੍ਰਾਪਤ ਹੋਈਆਂ ਅਤੇ ਹੱਲ ਕੀਤੀਆਂ ਗਈਆਂ ਤਿਮਾਹੀ ਸ਼ਿਕਾਇਤਾਂ ਦੇ ਵੇਰਵੇ ਵੀ ਅੱਪਲੋਡ ਕਰਦੀਆਂ ਹਨ।

ਨਿਵੇਸ਼ਕ ਆਪਣੀਆਂ ਅਣਸੁਲੜੀਆਂ ਸ਼ਿਕਾਇਤਾਂ ਨੂੰ 15 ਦਿਨਾਂ ਬਾਅਦ ਪਾਲਣਾ ਅਧਿਕਾਰੀ ਕੋਲ ਈਮੇਲ ਆਈਡੀ:

complianceofficer@aadharhousing.com ਜਾਂ SEBI ਤੇ ਭੇਜ ਸਕਦੇ ਹਨ।

ਨਿਵੇਸ਼ਕਾਂ ਲਈ ਸੰਸ਼ੋਧਿਤ ਸ਼ਿਕਾਇਤ ਨਿਵਾਰਣ ਵਿਧੀ, ਅਨੁਬੰਧ-ਏ ਦੇ ਅਨੁਸਾਰ ਹੈ।

**A. ਸ਼ੇਅਰਧਾਰਕਾਂ ਨਾਲ ਸਬੰਧਤ ਸਵਾਲਾਂ ਅਤੇ ਸ਼ਿਕਾਇਤਾਂ ਦਾ ਨਿਪਟਾਰਾ:**

- ਕੰਪਨੀ ਹਮੇਸ਼ਾ ਕੰਪਨੀ ਦੇ ਵਿਕਾਸ ਨੂੰ ਤੇਜ਼ ਕਰਨ ਲਈ ਲੰਬੀ ਮਿਆਦ ਦੀ ਇਕੁਇਟੀ ਪੂੰਜੀ ਪ੍ਰਦਾਨ ਕਰਕੇ, ਕੰਪਨੀ ਤੇ ਆਪਣੇ ਸੋਅਰਧਾਰਕਾਂ ਦੇ ਭਰੋਸੇ ਦੀ ਕਦਰ ਕਰਦੀ ਹੈ ਅਤੇ ਉਹਨਾਂ ਨੂੰ ਸਵੀਕਾਰ ਕਰਦੀ ਹੈ।
- ਅਸੀਂ ਸਵਾਲਾਂ/ਸ਼ਿਕਾਇਤਾਂ ਦੀ ਨੇੜਿਓਂ ਨਿਗਰਾਨੀ ਕਰਦੇ ਹਾਂ, ਜੇਕਰ ਸਾਡੇ ਸੋਅਰਧਾਰਕਾਂ ਤੋਂ ਕੋਈ ਹੋਵੇ। ਅਸੀਂ ਉਹਨਾਂ ਨਾਲ ਸੰਬੰਧਿਤ ਵੱਖ-ਵੱਖ ਜਾਣਕਾਰੀਆਂ, ਜਿਵੇਂ ਕਿ ਲਾਭਅੰਸ਼ ਦਾ ਭੁਗਤਾਨ ਅਤੇ ਦਾਅਵਾ, IEPF ਨੂੰ ਸੋਅਰਾਂ ਦਾ ਟ੍ਰਾਂਸਫਰ, ਆਦਿ ਬਾਰੇ ਅਪਡੇਟ ਕਰਦੇ ਰਹਿੰਦੇ ਹਾਂ। ਅਸੀਂ ਟ੍ਰਾਂਸਫਰ/ਟ੍ਰਾਂਸਮਿਸ਼ਨ ਅਤੇ ਹੋਰ ਸੰਬੰਧਿਤ ਗਤੀਵਿਧੀਆਂ ਅਤੇ ਸੋਅਰਧਾਰਕਾਂ ਦੇ ਰਿਕਾਰਡ ਨੂੰ ਸੰਭਾਲਣ ਲਈ ਰਜਿਸਟਰਾਰ ਅਤੇ ਸੋਅਰ ਟ੍ਰਾਂਸਫਰ ਏਜੰਟ ਵੀ ਨਿਯੁਕਤ ਕੀਤੇ ਹਨ।
- ਨਿਵੇਸ਼ਕ ਆਪਣੀਆਂ ਅਣਸੁਲੜੀਆਂ ਸ਼ਿਕਾਇਤਾਂ ਨੂੰ 30 ਦਿਨਾਂ ਬਾਅਦ ਪਾਲਣਾ ਅਧਿਕਾਰੀ ਕੋਲ ਈਮੇਲ ਆਈਡੀ ਤੇ ਤੇਜ਼ ਸਕਦਾ ਹੈ: [complianceofficer@aadharhousing.com](mailto:complianceofficer@aadharhousing.com) ਜਾਂ ROC/MCA ਨੂੰ।
- ਸੋਅਰਧਾਰਕਾਂ ਲਈ ਸ਼ਿਕਾਇਤ ਨਿਵਾਰਣ ਵਿਧੀ, ਅਨੁਬੰਧ ਦੇ ਅਨੁਸਾਰ ਹੈ – ਬੀ।

**ਅਨੁਬੰਧ - ਏ****ਨਿਵੇਸ਼ਕਾਂ ਲਈ ਸ਼ਿਕਾਇਤ ਨਿਵਾਰਣ ਵਿਧੀ ਜਿਵੇਂ ਕਿ ਡਿਬੈਂਚਰ/ਐਨਸੀਡੀ ਧਾਰਕਾਂ ਅਤੇ ਐਫਡੀ ਧਾਰਕਾਂ:**

ਸਿ. ਨੰ	ਨਿਜੀ ਤੌਰ ਤੇ ਰੱਖੇ ਗਏ ਡਿਬੈਂਚਰਾਂ/ਐਨਸੀਡੀ ਲਈ	ਆਈ.ਪੀ.ਓ.ਐਨ.ਸੀ.ਡੀ ਅਧੀਨ ਜਾਰੀ ਕੀਤੇ ਗਏ ਡਿਬੈਂਚਰਾਂ ਲਈ
1	ਡਿਬੈਂਚਰ ਧਾਰਕ ਆਪਣੀ ਪੁੱਛਗਿੱਛ ਜਾਂ ਸ਼ਿਕਾਇਤ ਕੰਪਨੀ ਨੂੰ ਈਮੇਲ ਰਾਹੀਂ ਤੇਜ਼ ਸਕਦੇ ਹਨ <a href="mailto:Aadhar_Treasury_All@aadharhousing.com">Aadhar_Treasury_All@aadharhousing.com</a>	ਡਿਬੈਂਚਰ ਧਾਰਕ ਆਪਣੀ ਪੁੱਛਗਿੱਛ ਜਾਂ ਸ਼ਿਕਾਇਤ ਰਜਿਸਟਰਾਰ ਅਤੇ ਟ੍ਰਾਂਸਫਰ ਏਜੰਟ ਨੂੰ ਈਮੇਲ ਰਾਹੀਂ ਤੇਜ਼ ਸਕਦੇ ਹਨ: <a href="mailto:einward.ris@kfintech.com">einward.ris@kfintech.com</a>
2	ਡਿਬੈਂਚਰ ਧਾਰਕ ਨੂੰ ਸਵਾਲ ਜਾਂ ਸ਼ਿਕਾਇਤ ਦੀ ਪ੍ਰਾਪਤੀ ਦੀ ਮਿਤੀ ਤੋਂ 7 ਦਿਨਾਂ ਦੇ ਅੰਦਰ ਹੱਲ ਦਾ ਜਵਾਬ ਦਿੱਤਾ ਜਾਵੇਗਾ।	ਡਿਬੈਂਚਰ ਧਾਰਕ ਨੂੰ ਸਵਾਲ ਜਾਂ ਸ਼ਿਕਾਇਤ ਦੀ ਪ੍ਰਾਪਤੀ ਦੀ ਮਿਤੀ ਤੋਂ 7 ਦਿਨਾਂ ਦੀ ਮਿਆਦ ਦੇ ਅੰਦਰ ਹੱਲ ਦਾ ਜਵਾਬ ਦਿੱਤਾ ਜਾਵੇਗਾ।
3	ਜੇਕਰ ਪੁੱਛਗਿੱਛ ਜਾਂ ਸ਼ਿਕਾਇਤ 15 ਦਿਨਾਂ ਦੇ ਅੰਦਰ ਹੱਲ ਨਹੀਂ ਹੁੰਦੀ ਜਾਂ ਡਿਬੈਂਚਰ ਧਾਰਕ ਪ੍ਰਦਾਨ ਕੀਤੇ ਗਏ ਜਵਾਬ/ਹੱਲ ਤੋਂ ਸੰਤੁਸ਼ਟ ਨਹੀਂ ਹਨ, ਤਾਂ ਉਹ/ਇਹ ਕੰਪਨੀ ਦੇ ਸਕੱਤਰ ਅਤੇ ਕੰਪਨੀ ਦੇ ਅਨੁਪਾਲਨ ਅਧਿਕਾਰੀ ਨੂੰ <a href="mailto:complianceofficer@aadhahousing.com">complianceofficer@aadhahousing.com</a> ਤੇ ਈਮੇਲ ਤੇਜ਼ ਸਕਦਾ ਹੈ।	ਜੇਕਰ ਪੁੱਛਗਿੱਛ ਜਾਂ ਅਨੁਪਾਲਨ 15 ਦਿਨਾਂ ਦੇ ਅੰਦਰ ਹੱਲ ਨਹੀਂ ਹੁੰਦਾ ਜਾਂ ਡਿਬੈਂਚਰ ਧਾਰਕ ਪ੍ਰਦਾਨ ਕੀਤੇ ਗਏ ਜਵਾਬ/ਹੱਲ ਤੋਂ ਅਸੰਤੁਸ਼ਟ ਹੈ, ਤਾਂ ਉਹ/ਇਹ ਕੰਪਨੀ ਦੇ ਸਕੱਤਰ ਅਤੇ ਕੰਪਨੀ ਦੇ ਅਨੁਪਾਲਨ ਅਧਿਕਾਰੀ ਨੂੰ <a href="mailto:complianceofficer@aadhahousing.com">complianceofficer@aadhahousing.com</a> ਤੇ ਈਮੇਲ ਤੇਜ਼ ਸਕਦਾ ਹੈ।
	ਜੇਕਰ 30 ਦਿਨਾਂ ਦੇ ਅੰਦਰ ਸ਼ਿਕਾਇਤਾਂ ਦਾ ਨਿਪਟਾਰਾ ਨਹੀਂ ਕੀਤਾ ਜਾਂਦਾ, ਤਾਂ ਨਿਵੇਸ਼ਕ BSE ਜਾਂ SCORES (SEBI) ਨੂੰ ਉਹਨਾਂ ਦੀ ਵੈੱਬਸਾਈਟ/ਪੋਰਟਲ ਤੇ ਸ਼ਿਕਾਇਤ ਕਰ ਸਕਦਾ ਹੈ: <a href="mailto:scores@sebi.org.in">scores@sebi.org.in</a>	

ਕੰਪਨੀ ਡਿਬੈਂਚਰ ਧਾਰਕ ਨਾਲ ਸਬੰਧਤ ਸਵਾਲਾਂ ਦਾ ਹੱਲ ਕਰਨ ਲਈ ਵਚਨਬੱਧ ਹੈ, ਸ਼ਿਕਾਇਤ ਦੀ ਪ੍ਰਾਪਤੀ ਦੇ 30 ਦਿਨਾਂ ਦੀ ਮਿਆਦ ਦੇ ਅੰਦਰ, ਜਦੋਂ ਤੱਕ ਕਿ ਡਿਬੈਂਚਰ ਧਾਰਕ ਵੱਲੋਂ ਕੋਈ ਕਾਨੂੰਨੀ ਜਾਂ ਤਕਨੀਕੀ ਗਲਤੀ ਨਹੀਂ ਹੁੰਦੀ ਹੈ।

ਕੇਂਦਰੀ ਸੰਚਾਲਨ ਟੀਮ ਦੁਆਰਾ ਐਫਡੀ ਧਾਰਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਦੀ ਨਿਗਰਾਨੀ ਕੀਤੀ ਜਾਵੇਗੀ। ਐਂਡ.ਡੀ ਧਾਰਕ ਆਪਣੀ ਪੁੱਛਗਿੱਛ ਜਾਂ ਸ਼ਿਕਾਇਤ ਕੰਪਨੀ ਨੂੰ [customercare@aadharhousing.com](mailto:customercare@aadharhousing.com) ਤੇ ਈਮੇਲ ਰਾਹੀਂ ਭੇਜ ਸਕਦੇ ਹਨ।

ਅਨੁਬੰਧ - ਬੀ

#### **ਸੋਅਰਧਾਰਕਾਂ/ਨਿਵੇਸ਼ਕਾਂ ਨਾਲ ਸਬੰਧਤ ਸ਼ਿਕਾਇਤ ਨਿਵਾਰਣ ਵਿਧੀ**

ਸੋਅਰਧਾਰਕ ਆਪਣੀ ਪੁੱਛਗਿੱਛ ਜਾਂ ਸ਼ਿਕਾਇਤ ਕੰਪਨੀ ਦੇ ਸਕੱਤਰ ਅਤੇ ਪਾਲਣਾ ਅਧਿਕਾਰੀ ਨੂੰ [customercare@aadharhousing.com](mailto:customercare@aadharhousing.com) ਤੇ [complianceofficer@aadharhousing.com](mailto:complianceofficer@aadharhousing.com) ਤੇ ਚਿੰਨ੍ਹਿਤ ਕਾਪੀ ਦੇ ਨਾਲ ਭੇਜ ਸਕਦਾ ਹੈ। ਸ਼ਿਕਾਇਤ ਨੂੰ ਹੱਲ ਕਰਨ ਲਈ ਸੋਅਰ ਧਾਰਕ ਨੂੰ ਪੁੱਛਗਿੱਛ ਜਾਂ ਸ਼ਿਕਾਇਤ ਦੀ ਪ੍ਰਾਪਤੀ ਦੀ ਮਿਤੀ ਤੋਂ 7 ਦਿਨਾਂ ਦੀ ਮਿਆਦ ਦੇ ਅੰਦਰ ਜਵਾਬ ਦਿੱਤਾ ਜਾਵੇਗਾ। ਕੰਪਨੀ ਸੋਅਰ ਧਾਰਕ ਨਾਲ ਸਬੰਧਤ ਸਵਾਲਾਂ ਦਾ ਨਿਪਟਾਰਾ ਕਰਨ ਲਈ ਵਚਨਬੱਧ ਹੈ, ਸ਼ਿਕਾਇਤ ਦੀ ਪ੍ਰਾਪਤੀ ਦੇ 15 ਦਿਨਾਂ ਦੀ ਮਿਆਦ ਦੇ ਅੰਦਰ, ਜਦੋਂ ਤੱਕ ਸੋਅਰ ਧਾਰਕ ਵੱਲੋਂ ਕੋਈ ਕਾਨੂੰਨੀ ਜਾਂ ਤਕਨੀਕੀ ਗਲਤੀ ਨਾ ਹੋਵੇ।

ਜੇਕਰ 15 ਦਿਨਾਂ ਦੇ ਅੰਦਰ ਪੁੱਛਗਿੱਛ ਜਾਂ ਸ਼ਿਕਾਇਤ ਦਾ ਨਿਪਟਾਰਾ ਨਹੀਂ ਹੁੰਦਾ ਹੈ	ਸੋਅਰ ਧਾਰਕ ਨੂੰ ਕੰਪਨੀ ਦੇ ਐਮਡੀ ਅਤੇ ਸੀਈਓ ਨੂੰ ਪੁੱਛ-ਗਿੱਛ ਜਾਂ ਸ਼ਿਕਾਇਤ ਭੇਜੀ ਜਾਵੇਗੀ <a href="mailto:complianceofficer@aadharhousing.com">complianceofficer@aadharhousing.com</a> ਜਾਂ CEO@aadharhousing.com
ਜੇਕਰ 30 ਦਿਨਾਂ ਦੇ ਅੰਦਰ ਸ਼ਿਕਾਇਤ ਦਾ ਨਿਪਟਾਰਾ ਨਾ ਕੀਤਾ ਗਿਆ ਤਾਂ	ਸੋਅਰਧਾਰਕ, ਕੰਪਨੀਆਂ ਦੇ ਰਜਿਸਟਰਾਰ ਨੂੰ ਸ਼ਿਕਾਇਤ ਭੇਜ ਸਕਦੇ ਹਨ, ਮੰਤਰਾਲੇ ਤੇ ਕਾਰਪੋਰੇਟ ਮਾਮਲੇ <a href="mailto:roc.bangalore@mca.gov.in">roc.bangalore@mca.gov.in</a> ਵਿੱਚ

\*\*\*\*\*